

**Marking Scheme.....2024 – Punjabi (004)**  
**ਅੰਕ ਯੋਜਨਾ/ਪੜਤਾਲ-ਯੋਜਨਾ : .....2024-ਪੰਜਾਬੀ (004)**

ਜਮਾਤ : ਨੌਵੀਂ  
 ਵਿਸ਼ਾ : ਪੰਜਾਬੀ

ਕੋਡ ਨੰ. 037  
 ਕੁਲ ਅੰਕ : 80

ਉਪ-ਪਰੀਖਿਅਕ ਮੁਲਾਂਕਣ ਨਿਰਦੇਸ਼ਾਂ ਦਾ ਧਿਆਨ ਪੂਰਵਕ ਅਧਿਐਨ ਕਰਕੇ ਉੱਤਰ ਪੁਸਤਕਾਂ ਦਾ ਮੁਲਾਂਕਣ ਕਰੋ। ਜੇਕਰ ਵਿਦਿਆਰਥੀ ਨੇ ਪ੍ਰਸ਼ਨ ਪੂਰੇ ਅਤੇ ਸਹੀ ਹਨ ਕੀਤੇ ਹੋਣ ਤਾਂ ਵੱਧ ਤੋਂ ਵੱਧ ਅੰਕ ਦੇਣ ਤੋਂ ਸੰਕੋਚ ਨਾ ਕਰੋ।

**ਆਮ ਹਿਦਾਇਤਾਂ :**

- (i) ਪਰੀਖਿਅਕ ਨੂੰ ਪ੍ਰਸ਼ਨ-ਪੱਤਰ ਦਾ ਮੁਲਾਂਕਣ ਕਰਨ ਤੋਂ ਪਹਿਲਾਂ ਆਮ ਸੰਕੇਤਾਂ ਵਿੱਚੋਂ ਲੰਘਣਾ ਪੈਂਦਾ ਹੈ।
- (ii) ਮਾਰਕਿੰਗ ਸਕੀਮ ਵਿੱਚ ਦਿੱਤੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।
- (iii) ਜਵਾਬ ਵਿਚ ਗਲਤੀਆਂ ਜਾਂ ਰੇਖਾਕਿਤ ਕੀਤਾ ਜਾਵੇ।
- (iv) ਜੇਕਰ ਜਵਾਬ ਬਿਲਕੁੱਲ ਸਹੀ ਹਨ ਪ੍ਰੀਖਿਆਰਥੀ ਨੂੰ ਪੂਰੇ ਅੰਕ ਦੇਣ ਵਿੱਚ ਸੰਕੋਚ ਕਰਨ ਦੀ ਲੋੜ ਨਹੀਂ ਹੈ।
- (v) ਪਰੀਖਿਅਕਾਂ ਨੂੰ ਇਹ ਯਕੀਨੀ ਬਣਾਉਣ ਲਈ ਬੇਨਤੀ ਕੀਤੀ ਜਾਂਦੀ ਹੈ ਕਿ ਹਰ ਜਵਾਬ ਨੂੰ ਅੰਕ ਦੇਣ ਤੋਂ ਪਹਿਲਾਂ ਗੰਭੀਰਤਾ ਨਾਲ ਅਤੇ ਇਮਾਨਦਾਰੀ ਨਾਲ ਪਾਸ ਕੀਤਾ ਗਿਆ ਹੈ। ਇਹ ਉਹਨਾਂ ਤੇ ਮੁਲਾਂਕਣ ਵਜੋਂ ਪ੍ਰਮਾਣਿਕਤਾ ਨੂੰ ਯਕੀਨੀ ਬਣਾਏਗਾ ਅਤੇ ਸੰਸਥਾ ਦੀ ਸਾਖ ਨੂੰ ਵੀ ਵਧਾਏਗਾ।
- (vi) ਜੇਕਰ ਕੋਈ ਪ੍ਰੀਖਿਆਰਥੀ ਇੱਕ ਸਵੀਕਾਰਯੋਗ ਜਵਾਬ ਲਿਖਦਾ ਹੈ ਜੋ ਕਿ ਮਾਰਕਿੰਗ ਸਕੀਮ ਵਿੱਚ ਨਹੀਂ ਦਿੱਤਾ ਗਿਆ ਹੈ, ਤਾਂ ਉਸ ਨੂੰ ਹੈਂਡ-ਪ੍ਰੀਖਿਅਕ ਦੀ ਸਲਾਹ-ਮਸ਼ਵਰਾ ਤੋਂ ਬਾਅਦ ਹੀ ਅੰਕ ਦਿੱਤੇ ਜਾ ਸਕਦੇ ਹਨ।
- (vii) ਜੇਕਰ ਕੋਈ ਪ੍ਰੀਖਿਆਰਥੀ ਇਕ ਵਾਧੂ ਪ੍ਰਸ਼ਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਉੱਚ ਪੁਰਸਕਾਰ ਦੇ ਯੋਗ ਉੱਤਰ ਨੂੰ ਰੱਖਿਆ ਜਾਣਾ ਚਾਹੀਦਾ ਹੈ ਅਤੇ ਦੂਜੇ ਨੂੰ ਅੰਕ ਪ੍ਰਾਪਤ ਕਰਨਾ ਚਾਹੀਦਾ ਹੈ।

- (viii) ਹੈੱਡ ਐਗਜ਼ਾਮੀਨਰ ਮਾਰਕਿੰਗ ਸਕੀਮ ਵਿਚ ਦਿੱਤੀਆਂ ਹਦਾਇਤਾਂ ਦੀ ਉਲੰਘਣਾ ਨਾ ਕਰਨ ਨੂੰ ਯਕੀਨੀ ਬਣਾਉਣ ਤੋਂ ਬਾਅਦ ਹੀ ਆਪਣੇ ਅਧੀਨ ਪ੍ਰੀਖਿਆਰਥੀ ਦੀ ਮਾਰਕਿੰਗ ਦੇ ਮਿਆਰ ਨੂੰ ਮਨਜ਼ੂਰੀ ਦੇਣਗੇ।
- (ix) ਮੁੱਖ ਪ੍ਰੀਖਿਅਕਾਂ ਅਤੇ ਪ੍ਰੀਖਿਅਕਾਂ ਨੂੰ ਇਕ ਵਾਰ ਫਿਰ ਬੇਨਤੀ ਕੀਤੀ ਜਾਂਦੀ ਹੈ ਅਤੇ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਜਵਾਬਾਂ ਨੂੰ ਗੰਭੀਰਤਾ, ਇਮਾਨਦਾਰੀ ਅਤੇ ਇਮਾਨਦਾਰੀ ਨਾਲ ਪੜ੍ਹ ਕੇ ਆਪਣੇ ਮੁਲਾਂਕਣ ਦੀ ਪ੍ਰਮਾਣਿਕਤਾ ਨੂੰ ਯਕੀਨੀ ਬਣਾਉਣ। ਸਲਾਹ ਜੇ ਨਹੀਂ ਕੀਤੀ ਗਈ ਤਾਂ ਉਨ੍ਹਾਂ ਅਤੇ ਸੰਸਥਾ ਦਾ ਨਾਮ ਬਦਨਾਮ ਹੋਵੇਗਾ।

### ਜ਼ਰੂਰੀ ਹਦਾਇਤਾਂ :

- (i) ਮਾਰਕਿੰਗ ਸਕੀਮ ਦਾ ਉਦੇਸ਼ ਮੁਲਾਂਕਣ ਨੂੰ ਜਿਨ੍ਹਾਂ ਸੰਭਵ ਹੋ ਸਕੇ ਉਦੇਸ਼ ਬਣਾਉਣਾ ਹੈ। ਮਾਰਕਿੰਗ ਸਕੀਮ ਵਿੱਚ ਦਿੱਤੇ ਗਏ ਜਵਾਬ ਅੰਕ ਅੰਤਿਮ ਨਹੀਂ ਹਨ। ਇਹ ਸੂਚਕ ਅਤੇ ਸੰਕੇਤਕ ਹਨ। ਜੇਕਰ ਪਰੀਖਿਆਰਥੀ ਨੇ ਇਨ੍ਹਾਂ ਵਿੱਚੋਂ ਵੱਖਰੇ ਪਰ ਢੁੱਕਵੇਂ ਜਵਾਬ ਦਿੱਤੇ ਹਨ, ਤਾਂ ਉਸ ਨੂੰ ਢੁੱਕਵੇਂ ਅੰਕ ਦਿੱਤੇ ਜਾਣੇ ਚਾਹੀਦੇ ਹਨ।
- (ii) ਸ਼ੁੱਧ, ਅਰਥਪੂਰਨ ਅਤੇ ਸਟੀਕ ਜਵਾਬਾਂ ਲਈ ਉਚਿਤ ਭਾਗ ਦਿੱਤਾ ਜਾਵੇ।
- (iii) ਪ੍ਰੀਖਿਆਰਥੀ ਦੁਆਰਾ ਲੋੜ ਅਨੁਸਾਰ ਸਹੀ ਉੱਤਰ ਲਿਖਣ ਲਈ ਇਸ ਨੂੰ ਪੂਰੇ ਅੰਕ ਦਿੱਤੇ ਜਾਣੇ ਚਾਹੀਦੇ ਹਨ।
- (iv) ਸਪੈਲਿੰਗ ਦੀਆਂ ਗਲਤੀਆਂ ਅਤੇ ਡਾਇਵਰਸਨ (ਵਿਸ਼ਾਂਤਰ) ਦੀ ਸਥਿਤੀ ਵਿੱਚ ਵੱਧ ਅੰਕ ਦੇ ਕੇ ਉਤਸ਼ਾਹਿਤ ਨਾ ਕਰੋ ।
- (v) ਭਾਸ਼ਾ ਦੀ ਯੋਗਤਾ ਅਤੇ ਪ੍ਰਗਟਾਵੇ ਦੇ ਹੁਨਰ 'ਤੇ ਧਿਆਨ ਦਿੱਤਾ ਜਾਵੇ।
- (vi) ਮੁੱਖ-ਪ੍ਰੀਖਿਅਕ ਅਤੇ ਪ੍ਰੀਖਿਅਕਾਂ ਨੂੰ ਉੱਤਰ ਪੁਸਤਕਾਂ ਦਾ ਮੁਲਾਂਕਣ ਕਰਨ ਲਈ ਇਹ ਸਿਰਫ ਮਾਰਕਿੰਗ ਨਿਰਦੇਸ਼/ਹਦਾਇਤਾਂ ਹੀ ਦਿੱਤੀਆਂ ਜਾ ਰਹੀਆਂ ਹਨ। ਮੁਲਾਂਕਣ ਜੇਕਰ ਜਵਾਬ ਤੋਂ ਇਲਾਵਾ ਕੋਈ ਹੋਰ ਜਵਾਬ ਸਹੀ ਹੈ ਤਾਂ ਪਰੀਖਿਅਕ, ਮੁੱਖ-ਪਰੀਖਿਅਕ ਨਾਲ ਸਲਾਹ-ਮਸ਼ਵਰਾ ਕਰਕੇ ਆਪਣੀ ਮਰਜ਼ੀ ਨਾਲ ਮੁਲਾਂਕਣ ਕਰੇ।

### ਜਮਾਤ-ਨੌਵੀਂ

ਵਿਸ਼ਾ : ਪੰਜਾਬੀ

ਜਮਾਤ : ਨੌਵੀਂ

ਸੈਸ਼ਨ : 2023-24

ਸਮਾਂ : 3 ਘੰਟੇ

ਕੁੱਲ ਅੰਕ 80

ਨਿਰੀਖਅਕ ਲਈ ਅੰਕ-ਯੋਜਨਾ/ਮੁਲਾਂਕਣ-ਯੋਜਨਾ/ਪੜਤਾਲ-ਯੋਜਨਾ

### ਭਾਗ ਓ

ਪ੍ਰਸ਼ਨ ਨੰ.	ਭਾਗ	ਪ੍ਰਸ਼ਨ ਦੇ ਭਾਗ ਉਪ-ਭਾਗ ਲਈ ਨਿਰਧਾਰਿਤ ਉੱਤਰ	ਅੰਕ ਵੰਡ	ਪੂਰਨ ਅੰਕ	ਟਿੱਪਣੀਆਂ/ਸੰਕੇਤਕ ਨੁਕਤੇ
1.	(ੳ)	ਕਿਉਂਕਿ ਜੇਕਰ ਭੈੜੇ ਆਦਮੀ ਨੂੰ ਭੈੜਾ ਕਿਹਾ ਜਾਵੇ, ਤਾਂ ਮੂਰਖ ਨੂੰ ਮੂਰਖ ਕਿਹਾ ਜਾਵੇ ਤਾਂ ਉਸ ਨੂੰ ਬੜੀਆਂ ਮਿਰਚਾਂ ਲੱਗਦੀਆਂ ਹਨ, ਪਰੰਤੂ ਜੇਕਰ ਉਸ ਦੀ ਝੂਠੀ ਖੁਸ਼ਾਮਦ ਕੀਤੀ ਜਾਵੇ ਤਾਂ ਉਹ ਬਹੁਤ ਖੁਸ਼ ਹੁੰਦਾ ਹੈ।	2	5	ਇਹਨਾਂ ਤੋਂ ਇਲਾਵਾ ਵਿਦਿਆਰਥੀ ਆਪਣੀ ਸਮਝ-ਸੂਝ ਅਨੁਸਾਰ ਹੋਰ ਵੀ ਢੁਕਵੇਂ ਉੱਤਰ ਦੇ ਸਕਦੇ ਹਨ, ਸੌ ਉਸ ਦੀ ਪ੍ਰਮਾਣਿਕਤਾ ਅਨੁਸਾਰ ਬਣਦੇ ਅੰਕ ਦਿੱਤੇ ਜਾਣ।
	(ਅ)	ਪਿਛਲੇ ਸਮੇਂ ਵਿਚ ਰਾਜਿਆਂ ਤੇ ਰਾਣੀਆਂ ਦੀ ਭੁੱਲ ਉਨ੍ਹਾਂ ਦੇ ਨਿਕਟਵਰਤੀ ਦਰਬਾਰੀ ਮਨੋਰੰਜਕ ਅਤੇ ਝੂਠੇ ਸਵਾਂਗ ਰਾਹੀਂ ਉਨ੍ਹਾਂ ਦਾ ਧਿਆਨ ਖਿਚਵਾਉਂਦੇ ਹਨ।	2		
	(ੲ)	ਸੱਚ ਤੇ ਝੂਠ	1		
2.				7	
	(i)	ਜਵਾਨੀ	1		ਵਿਦਿਆਰਥੀਆਂ ਨੂੰ ਠੀਕ ਲਿਖੇ ਉੱਤਰ ਦੇ
	(ii)	ਲੇਖਿਕਾ	1		
	(iii)	ਵਿਸ਼ੇਸ਼ਣ	1		

	(iv)	ਬੇਸ਼ਰਮ	1		ਪੂਰੇ ਅੰਕ ਦਿੱਤੇ ਜਾਣ।
	(v)	ਬਹੁਤ	1		
	(vi)	ਇਕ ਵਚਨ	1		
	(vii)	ਪੀਲਾ	1		
3.				9	
	(i)	ਤਿੰਨ	1		ਵਿਦਿਆਰਥੀ ਅਗੇਤਰ-ਪਿਛੇਤਰ ਦੇ ਇਹਨਾਂ ਤੋਂ ਇਲਾਵਾ ਹੋਰ ਢੁੱਕਵੇਂ ਸ਼ਬਦ ਵੀ ਬਣਾ ਸਕਦੇ ਹਨ ਜੋ ਸਹੀ ਹੋਣ ਤੇ ਅੰਕ ਦਿੱਤੇ ਜਾਣ।
	(ii)	ਪ੍ਰਸੰਸਾਵਾਚਕ	1		
	(iii)	ਨੇੜੇ	1		
	(iv)	ਸੌਦਾ (ਸਮਾਨ) ਸੌਦਾ (ਸੌ ਰਿਹਾ)	1		
	(v)	ਚੌਕੀਦਾਰ, ਖਬਰਦਾਰ, ਠੇਕੇਦਾਰ	1		
	(vi)	ਹਮਦਰਦੀ, ਹਮਸਫ਼ਰ, ਹਮਜ਼ੋਲੀ	1		
	(vii)	ਤਾਈ	1		
	(viii)	ਬਹੁਤ ਦੇਰ ਬਾਦ ਮਿਲਨਾ (ਹਾਰ ਖਾਣੀ)	2		
4.				5	
	(i)	ਰਾਸ਼ਟਰੀ ਏਕਤਾ ਜਾਂ ਕਰੌਨਾ ਦਾ ਕਹਿਰ ਜਾਂ ਵਾਤਾਵਰਣ ਪ੍ਰਦੂਸ਼ਣ			
			5		
5.				5	

		ਭੈਣ ਦੇ ਵਿਆਹ ਵਿਚ ਬੇਲੋੜੇ ਖਰਚਾ ਨਾ ਕਰਨ ਦੀ ਸਲਾਹ (ਚਿੱਠੀ) ਜਾਂ ਪੁਸਤਕਾਂ ਦੀ ਮਾੜੀ ਹਾਲਤ ਉੱਤੇ ਪ੍ਰਕਾਸ਼ਕ ਨੂੰ ਪੱਤਰ	5		
6.	(ੳ)	ਪੁਸਤਕ-ਸਾਹਿਤਕ ਕਿਰਨਾਂ-1 ਕਵਿਤਾ- ਨਿਰਧਨ ਕਵੀ- ਨੰਦ ਲਾਲ ਨੂਰਪੁਰੀ ਜਾਂ	3	3	ਵਿਦਿਆਰਥੀਆਂ ਦੀ ਸਮਝ ਤੇ ਸੂਝ ਅਨੁਸਾਰ ਕੀਤੀ ਗਈ ਵਿਆਖਿਆ ਨਾਲ ਉੱਤਰ ਦੇ ਭਾਵ ਵਿਚ ਕੋਈ ਫ਼ਰਕ ਨਹੀਂ ਪੈ ਰਿਹਾ ਤਾਂ ਬਣਦੇ ਪੂਰੇ ਅੰਕ ਦਿੱਤੇ ਜਾਣ।  ਇਸ ਤੋਂ ਇਲਾਵਾ ਵਿਦਿਆਰਥੀ ਅਪਣੀ ਸਮਝ ਦੇ ਆਧਾਰ 'ਤੇ ਵੀ ਢੁਕਵੇਂ ਉੱਤਰ ਦੇ ਸਕਦੇ ਹਨ, ਸੌ ਉਸ ਦੀ ਪ੍ਰਮਾਣਿਕਤਾ ਅਨੁਸਾਰ ਬਣਦੇ ਅੰਕ ਦਿੱਤੇ ਜਾਣ।
	(ਅ)	(i) ਸਮਾਂ (ii) ਠਹਿਰਨ ਦਾ (iii) ਕਵੀ ਦੇ ਮਨ ਵਿਚ ਡਰ ਹੈ ਕਿ ਲੰਘ ਗਿਆ ਸਮਾਂ ਮੁੜ ਕੇ ਨਹੀਂ ਆਵੇਗਾ।	1 1 1		
7.				4	ਜੇ ਉੱਤਰ ਵਿਚ ਵਿਦਿਆਰਥੀ ਦੀ ਸ਼ਬਦ-ਜੋੜ ਦੀ ਕੋਈ ਗਲਤੀ ਹੈ, ਪਰ ਉਸ ਨਾਲ ਉੱਤਰ ਦੇ ਭਾਵ ਵਿਚ ਕੋਈ ਫ਼ਰਕ ਨਹੀਂ ਪੈ ਰਿਹਾ ਤਾਂ ਬਣਦੇ ਪੂਰੇ ਅੰਕ ਦਿੱਤੇ ਜਾਣ।
	(i)	ਐੱਮ.ਏ., ਬੀ.ਐੱਡ.	1		
	(ii)	ਹਰਬੰਸ ਸਿੰਘ ਚਾਵਲਾ	1		
	(iii)	ਕਹੀ ਨਾਲ	1		
	(iv)	18 ਫ਼ਰਵਰੀ 1883	1		
8				4	ਵਿਦਿਆਰਥੀ ਦੇ ਵਿਚਾਰਾਂ ਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਮਝਦੇ ਹੋਏ ਬਣਦੇ ਅੰਕ ਦਿੱਤੇ ਜਾਣ।
	(i)	ਮਨੁੱਖ ਦੇ ਹਿਰਦੇ ਵਿਚ	1		
	(ii)	ਫਿੱਕਾ	1		
	(iii)	ਕਿਰਤ ਦਾ ਸਤਿਕਾਰ	1		

	(iv)	ਬੀਬੋ	1		
9				10	
	(i)	ਭਗਤ ਸਿੰਘ ਦੀ ਜੇਬ ਵਿਚ ਕਰਤਾਰ ਸਿੰਘ ਸਰਾਭੇ ਦੀ ਤਸਵੀਰ ਰਹਿੰਦੀ ਸੀ ਤੇ ਇਹ ਇਸ ਕਰਕੇ ਸੀ ਕਿਉਂਕਿ ਉਹ ਸਰਾਭੇ ਨੂੰ ਆਪਣਾ ਪ੍ਰੇਰਨਾ-ਸ੍ਰੋਤ, ਆਪਣਾ ਗੁਰੂ, ਆਪਣਾ ਮਿੱਤਰ ਤੇ ਆਪਣਾ ਭਰਾ ਕਹਿ ਕੇ ਯਾਦ ਕਰਦਾ ਸੀ।	2		ਜੇ ਵਿਦਿਆਰਥੀ ਨੇ ਪ੍ਰਸ਼ਨ ਦੇ ਉੱਤਰ ਢੁਕਵੇਂ ਪਰ ਜਿਆਦਾਂ/ਸੰਖੇਪ ਸ਼ਬਦਾਂ ਵਿਚ ਵੀ ਲਿਖੇ ਹਨ ਤਾਂ ਵੀ ਬਣਦੇ ਪੂਰੇ ਅੰਕ ਦਿੱਤੇ ਜਾਣ।
	(ii)	ਗੁਰਬਾਣੀ ਅਨੁਸਾਰ ਸਤੀ ਇਸਤਰੀਆਂ ਉਹ ਹੁੰਦੀਆਂ ਹਨ, ਜਿਹੜੀਆਂ ਪਤੀ ਨਾਲ ਚਿਖਾ ਵਿਚ ਸੜਨ ਦੀ ਥਾਂ ਉਸਦੇ ਬਿਰਹਾ ਦੀ ਚੋਟ ਦੇ ਦੁੱਖ ਨਾਲ ਮਰਦੀਆਂ ਹਨ।	2		
	(iii)	ਮਲਟੀ ਮੀਡੀਆਂ ਦੀ ਵਰਤੋਂ ਸਿੱਖਿਆ, ਕਲਾ, ਇਸ਼ਤਿਹਾਰਬਾਜ਼ੀ ਮਨੋਰੰਜਨ, ਇੰਜੀਨੀਅਰਿੰਗ ਦਵਾਈਆਂ, ਹਿਸਾਬ-ਕਿਤਾਬ, ਵਪਾਰ ਤੇ ਵਿਗਿਆਨਿਕ ਖੋਜ ਲਈ ਕੀਤੀ ਜਾ ਸਕਦੀ ਹੈ।	2		
	(iv)	ਲੰਦਨ ਜਾ ਕੇ ਮਦਨ ਲਾਲ ਨੂੰ ਮਹਿਸੂਸ ਹੋਇਆ ਕਿ ਇੱਥੇ ਭਾਰਤੀਆਂ ਨਾਲ ਬਹੁਤ ਭੈੜਾ ਤੇ ਵਿਤਕਰੇ ਭਰਿਆ ਸਲੂਕ ਹੁੰਦਾ ਹੈ। ਅੰਗਰੇਜ਼ ਉਨ੍ਹਾਂ ਨੂੰ ਅਸੱਭਿਆ ਤੇ ਦੂਜੇ ਦਰਜੇ ਦੇ ਸ਼ਹਿਰੀ ਸਮਝਦੇ ਹਨ। ਗੁਲਾਮ ਹੋਣ ਕਰਕੇ ਉਨ੍ਹਾਂ ਦਾ ਹੋਟਲਾਂ ਵਿਚ ਦਾਖਲਾ ਬੰਦ ਸੀ।	2		ਜੇ ਵਿਦਿਆਰਥੀ ਨੇ ਪਾਠ ਨਾਲ ਸੰਬੰਧਿਤ ਇਨ੍ਹਾਂ ਨੁਕਤਿਆਂ ਤੋਂ ਇਲਾਵਾ ਢੁਕਵੇਂ ਸ਼ਬਦਾਂ ਵਿਚ ਉੱਤਰ ਦਿੱਤੇ ਹਨ ਤਾਂ ਪ੍ਰਮਾਣਿਕਤਾ ਅਨੁਸਾਰ ਤੇ ਬਚਿਆਂ ਦੀਆਂ ਭਾਵਨਾਵਾਂ ਤੇ ਸਮਝ-ਸੂਝ ਦੇ ਅਧਾਰ 'ਤੇ ਬਣਦੇ ਪੂਰੇ ਅੰਕ ਦਿੱਤੇ ਜਾਣ।
	(v)	ਕਰਤਾਰ ਸਿੰਘ ਸਰਾਭੇ ਨੂੰ ਫਾਂਸੀ ਦੇਣ ਲਈ ਉਸ ਉੱਤੇ			

		ਇੰਗਲੈਂਡ ਦੇ ਬਾਦਸ਼ਾਹ ਵਿਰੁੱਧ ਯੁੱਧ ਛੇੜਨ ਤੇ ਅੰਗਰੇਜ਼ੀ ਰਾਜ ਦਾ ਤਖਤਾ ਉਲਟਾਉਣ ਦੇ ਸੰਗੀਨ ਇਲਜ਼ਾਮ ਲਾਏ ਗਏ।	2		
10.				8	
	(i)	ਗੱਪਬਾਜ਼ ਹਰ ਥਾਂ ਸਾਡੇ ਅੱਗੇ-ਪਿੱਛੇ ਮੰਡਰਾਉਂਦਾ ਰਹਿੰਦਾ ਹੈ। ਇਹ ਗਲੀ-ਮੁਹੱਲੇ, ਪਿੰਡ, ਸ਼ਹਿਰ, ਮਸਜਿਦ, ਮੰਦਰ ਤੇ ਸਭਾ ਸੁਸਾਇਟੀਆਂ ਵਿਚ ਹਰ ਥਾਂ ਮੌਜੂਦ ਹੁੰਦਾ ਹੈ।	2		
	(ii)	ਸ਼ਰ੍ਰੋਂ ਦਾ ਸਾਗ ਲੋਹੇ, ਕੈਲਸ਼ੀਅਮ ਤੇ ਵਿਟਾਮਿਨਾਂ ਨਾਲ ਭਰਪੂਰ ਹੋਣ ਕਰਕੇ ਸ਼ਰੀਰ ਨੂੰ ਬਹੁਤ ਤਾਕਤ ਦਿੰਦਾ ਹੈ।	2		
	(iii)	ਮਨੁੱਖ ਨੂੰ ਕਿਸੇ ਦੇ ਔਗੁਣ ਇਸ ਕਰਕੇ ਨਹੀਂ ਫੋਲਣੇ ਚਾਹੀਦੇ, ਕਿਉਂਕਿ ਔਗੁਣ ਤਾਂ ਉਸਦੇ ਆਪਣੇ ਵਿਚ ਵੀ ਹੁੰਦੇ ਹਨ।	2		
	(iv)	ਅਜੋਕੇ ਸਮੇਂ ਵਿਚ ਜ਼ਰਮ ਬਹੁਤ ਵਧ ਗਿਆ ਹੈ। ਰਾਹ ਜਾਂਦੀਆਂ ਕੂੜੀਆਂ ਨਾਲ ਛੇੜ-ਛਾੜ ਹੁੰਦੀ ਹੈ। ਬੱਚੇ ਚੁੱਕੇ ਜਾਂਦੇ ਹਨ ਅਤੇ ਆਮ ਲੋਕਾਂ ਖ਼ਾਸ ਕਰ ਬਜ਼ੁਰਗਾਂ ਉੱਤੇ ਲੁੱਟ-ਖੋਹ ਲਈ ਹਮਲੇ ਹੁੰਦੇ ਹਨ। ਅਜਿਹੀਆਂ ਸਥਿਤੀਆਂ ਦਾ ਮੁਕਾਬਲਾ ਕਰਨ ਲਈ ਸਵੈ-ਰੱਖਿਆ ਦੇ ਵੱਖਰੇ-ਵੱਖਰੇ ਤਰੀਕੇ ਸਿੱਖਣਾ ਜ਼ਰੂਰੀ ਹੈ।	2		
11.				12	

	(i)	ਕਬੱਡੀ ਪੰਜਾਬੀਆਂ ਦੀ ਮਾਂ-ਖੇਡ ਹੋਣ ਕਰਕੇ ਤੇ ਇੱਥੋਂ ਦੇ ਸਭਿਆਚਾਰ ਦਾ ਅੰਗ ਹੋਣ ਕਰਕੇ ਪੰਜਾਬੀਆਂ ਦੀ ਹਰਮਨ ਪਿਆਰੀ ਖੇਡ ਹੈ। ਇਹ ਪੰਜਾਬੀਆਂ ਦੇ ਖੂਨ ਵਿਚ ਸਮਾਈ ਹੋਈ ਹੈ ਤੇ ਇਹ ਉਨ੍ਹਾਂ ਦਾ ਜੀਵਨ ਸੁਆਸ ਹੈ। ਇਸੇ ਕਰਕੇ ਪੰਜਾਬੀ ਜਿੱਥੇ ਵੀ ਗਏ ਹਨ, ਇਸਨੂੰ ਆਪਣੇ ਨਾਲ ਲੈ ਕੇ ਗਏ ਹਨ।	3		ਜੇ ਉੱਤਰ ਵਿਚ ਵਿਦਿਆਰਥੀ ਦੀ ਸਬਦ ਜੋੜ ਦੀ ਕੋਈ ਗਲਤੀ ਹੈ ਪਰ ਉਸ ਨਾਲ ਉੱਤਰ ਦੇ ਭਾਵ ਵਿਚ ਕੋਈ ਫ਼ਰਕ ਨਹੀਂ ਪੈ ਰਿਹਾ ਤਾਂ ਬਣਦੇ ਪੂਰੇ ਅੰਕ ਦਿੱਤੇ ਜਾਣ।
	(ii)	ਬੁਲੇਟ ਟਰੇਨ ਦੀ ਸੁਰੱਖਿਆ ਲਈ ਕੈਬ ਸਿਗਨਲ ਪ੍ਰਬੰਧ ਦੀ ਵਰਤੋਂ ਕੀਤੀ ਜਾਂਦੀ ਹੈ। ਰੇਲ-ਗੱਡੀ ਦੇ ਅੰਦਰੋਂ ਹੀ ਸਿਗਨਲ ਪ੍ਰਬੰਧ ਕੰਟਰੋਲ ਕੀਤੇ ਜਾਂਦੇ ਹਨ। ਫਾਟਕ/ਸਿਗਨਲ ਦੀ ਰੁਕਾਵਟ ਸਮੇਂ ਇਹ ਗੱਡੀਆਂ ਆਟੋਮੈਟਿਕ ਰੂਪ ਵਿਚ ਹੌਲੀ ਹੋ ਜਾਂਦੀਆਂ ਹਨ ਤੇ ਰੁਕ ਵੀ ਜਾਂਦੀਆਂ ਹਨ, ਤਾਂ ਜੋ ਹਾਦਸਿਆਂ ਤੋਂ ਬਚਾਅ ਹੋ ਸਕੇ, ਪਰ ਹਾਦਸੇ ਫਿਰ ਵੀ ਵਾਪਰ ਜਾਂਦੇ ਹਨ।	3		
	(iii)	ਦੇਸ਼ ਉੱਤੇ ਆਏ ਬੁਰੇ ਸਮੇਂ ਨੂੰ ਹੌਸਲੇ ਤੇ ਹਿੰਮਤ ਤੋਂ ਕੰਮ ਲੈ ਕੇ ਸੁਹਿਰਦ ਯਤਨਾਂ ਨਾਲ ਠੀਕ ਕੀਤਾ ਜਾ ਸਕਦਾ ਹੈ। ਇਸ ਲਈ ਸਾਨੂੰ ਸਭ ਪਾਸੇ ਪ੍ਰੇਮ-ਪਿਆਰ ਦਾ ਪਸਾਰ ਕਰਨਾ ਚਾਹੀਦਾ ਹੈ।	3		
	(iv)	ਸਚਮੁੱਚ ਪਲ ਭਰ ਦਾ ਗੁੱਸਾ ਮਨੁੱਖ ਦੀ ਜ਼ਿੰਦਗੀ ਨੂੰ ਬਰਬਾਦ ਕਰ ਸਕਦਾ ਹੈ। ਸਾਨੂੰ ਆਪਣੇ ਦਿਮਾਗ ਨੂੰ ਹਮੇਸ਼ਾ ਸ਼ਾਂਤ ਰੱਖਣਾ ਚਾਹੀਦਾ ਹੈ। ਜੇਕਰ ਗੱਲ ਵੱਧ ਜਾਵੇ ਤਾਂ ਮੌਕੇ ਅਨੁਸਾਰ ਆਪਣੇ ਆਪ ਨੂੰ ਗੁੱਸੇ ਤੋਂ ਬਚਾ ਕੇ	3		ਪ੍ਰਸ਼ਨ ਦੇ ਵਿਸ਼ੇ ਤੇ ਉੱਤਰ ਦੀ ਸੰਖੇਪਤਾ ਨੂੰ ਧਿਆਨ ਵਿਚ ਰੱਖਦੇ ਹੋਏ ਜੇ ਵਿਦਿਆਰਥੀ ਨੇ ਪ੍ਰਸ਼ਨ ਦਾ ਉੱਤਰ



		ਆਪਸ ਵਿਚ ਬੈਠ ਕੇ ਜਾਂ ਪ੍ਰਤਿਸ਼ਠਿਤ ਵਿਕਅਤੀਆਂ ਦੇ ਦੁਆਰਾ ਗੱਲ ਨਿਬੇੜ ਲੈਣੀ ਚਾਹੀਦੀ ਹੈ। ਸਾਨੂੰ ਗੁੱਸੇ ਤੋਂ ਬਚਣ ਲਈ ਪੂਰੀ ਕੋਸ਼ਿਸ਼ ਕਰਨੀ ਚਾਹੀਦੀ ਹੈ।			ਦੁਕਵਾਂ ਪਰ ਸੰਖੇਪ ਸ਼ਬਦਾਂ ਵਿਚ ਵੀ ਲਿਖਿਆ ਹੈ ਤਾਂ ਵੀ ਬਣਦੇ ਪੂਰੇ ਅੰਕ ਦਿੱਤੇ ਜਾਣ।
12.	(i)	ਬਾਰੂ ਦੇ ਪੁੱਤਰਾਂ ਨੇ ਫ਼ੈਸਲਾ ਕੀਤਾ ਕਿ ਉਹ ਆਪਣੇ ਬਾਪੂ ਨੂੰ ਸਾਲ ਵਿਚ ਤਿੰਨ-ਤਿੰਨ ਮਹੀਨੇ ਵਾਰੀ-ਵਾਰੀ ਰੋਟੀ ਦਿਆ ਕਰਨਗੇ। ਬਾਬੇ ਬਾਰੂ ਪ੍ਰਤੀ ਉਸਦੇ ਪੁੱਤਰ ਪ੍ਰੀਤੂ ਦਾ ਵਿਚਾਰ ਬਹੁਤ ਹੀ ਨਿਰਾਦਰ ਭਰਿਆ ਸੀ। ਸ਼ਰਾਬੀ ਹੋਇਆ ਉਹ ਉਸਦੀ ਮੰਜੀ ਨੂੰ ਠੁੱਡਾ ਮਾਰ ਕੇ ਕਹਿੰਦਾ ਕਿ ਉਸਨੇ ਅਜੇ ਕਿੰਨਾ ਚਿਰ ਹੋਰ ਇਹ ਮੰਜੀ ਪੂਜਣੀ ਹੈ। ਉਹ ਬਾਰੂ ਦੀ ਬਹੁਤ ਬੇਜਤੀ ਕਰਦਾ ਸੀ ਜਿਸ ਨਾਲ ਉਹ ਰੋਣ-ਹਾਕਾ ਹੋ ਜਾਂਦਾ।	3	9	
	(ii)	ਕਿਉਂਕਿ ਵਿਦੇਸ਼ਾ ਵਿਚ ਸੈਂਟ ਹੋਏ ਪੰਜਾਬੀ ਤੇ ਭਾਰਤੀ ਮੁੰਡੇ ਪੰਜਾਬ ਵਿਚ ਆ ਕੇ ਲੱਖਾਂ ਰੁਪਏ ਦਾਜ ਬਟੋਰ ਕੇ ਚੰਗੀਆਂ-ਪੜੀਆਂ ਲਿਖੀਆਂ ਤੇ ਸੁੰਦਰ ਕੁੜੀਆਂ ਨਾਲ ਇਸ ਬਹਾਨੇ ਵਿਆਹ ਕਰ ਲੈਂਦੇ ਹਨ ਕਿ ਉਹ ਬਾਹਰ ਲੈ ਜਾਣਗੇ ਪਰੰਤੂ ਉੱਥੇ ਲਿਜਾ ਕੇ ਉਨਾਂ ਦੀ ਕੋਈ ਬਾਤ ਨਹੀਂ ਪੁੱਛਦਾ ਤੇ ਤਲਾਕ ਵੀ ਲੈ ਲੈਂਦੇ ਹਨ।	3		ਇੰਨੇ ਜਿਆਦਾ ਨੁਕਤੇ ਕੇਵਲ ਨਿਰੀਖਿਅਕਾਂ ਦੀ ਸਹੂਲਤ ਲਈ ਹਨ। ਵਿਸ਼ੇ ਦੇ ਵਿਸਥਾਰ ਨੂੰ ਵੇਖਦੇ ਹੋਏ ਤੇ ਵਿਦਿਆਰਥੀਆਂ ਤੇ ਉਹਨਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਬਣਦੇ ਅੰਕ ਦਿੱਤੇ ਜਾਣ।
	(iii)	ਕਲਪਨਾ ਚਾਵਲਾ ਦਾ ਬਚਪਨ ਦਾ ਸਮਾਂ ਕਰਨਾਲ ਦੇ ਮਾਡਲ ਟਾਊਨ ਵਿਚ ਬੀਤਿਆ। ਉਹ ਘਰ ਵਿਚ ਚਾਰ ਭੈਣ-ਭਰਾਵਾਂ ਵਿਚੋਂ ਛੋਟੀ ਸੀ ਤੇ ਸਾਰੇ ਉਸਨੂੰ ਪਿਆਰ ਨਾਲ ਮੱਟੂ ਕਹਿੰਦੇ ਸਨ। ਉਹ ਰਾਤ ਨੂੰ ਘਰ ਦੀ ਛੱਤ ਉੱਤੇ ਲੇਟ ਕੇ ਚੰਨ ਤਾਰਿਆਂ ਦੀ ਰਹੱਸਮਈ	3		

		ਦੁਨੀਆਂ ਬਾਰੇ ਸੋਚਦੀ ਰਹਿੰਦੀ । ਉਸ ਉਤੇ ਮਾਤਾ ਦੀ ਧਾਰਮਿਕ ਬਿਰਤੀ ਅਤੇ ਪ੍ਰੇਮ- ਭਾਵਨਾ ਦਾ ਵੀ ਬਹੁਤ ਪ੍ਰਭਾਵ ਸੀ।			
--	--	---	--	--	--

